

ਸੋਰਠਿ ਮਹਲਾ ੫ ॥ ਸਗਲ ਸਮਗ੍ਰੀ ਮੋਹਿ ਵਿਆਪੀ ਕਬ ਊਚੇ ਕਬ ਨੀਚੇ ॥ ਸੁਧੁ ਨ ਹੋਈਐ ਕਾਹੂ
ਜਤਨਾ ਓੜਕਿ ਕੇ ਨ ਪਹੂਚੇ ॥੧॥ ਮੇਰੇ ਮਨ ਸਾਧ ਸਰਣਿ ਛੁਟਕਾਰਾ ॥ ਬਿਨੁ ਗੁਰੁ ਪੂਰੇ ਜਨਮ ਮਰਣੁ
ਨ ਰਹਈ ਫਿਰਿ ਆਵਤ ਬਾਰੋ ਬਾਰਾ ॥ ਰਹਾਉ ॥ ਓਹੁ ਜੁ ਭਰਮੁ ਭੁਲਾਵਾ ਕਹੀਅਤ ਤਿਨ ਮਹਿ
ਉਰਝਿਓ ਸਗਲ ਸੰਸਾਰਾ ॥ ਪੂਰਨ ਭਗਤੁ ਪੁਰਖ ਸੁਆਮੀ ਕਾ ਸਰਬ ਥੋਕ ਤੇ ਨਿਆਰਾ ॥ ੨ ॥
ਨਿੰਦਉ ਨਾਹੀ ਕਾਹੂ ਬਾਤੈ ਏਹੁ ਖਸਮ ਕਾ ਕੀਆ ॥ ਜਾ ਕਉ ਕ੍ਰਿਪਾ ਕਰੀ ਪ੍ਰਭਿ ਮੇਰੈ ਮਿਲਿ
ਸਾਧਸੰਗਤਿ ਨਾਉ ਲੀਆ ॥ ੩ ॥ ਪਾਰਬ੍ਰਹਮ ਪਰਮੇਸੁਰ ਸਤਿਗੁਰ ਸਭਨਾ ਕਰਤ ਉਧਾਰਾ ॥ ਕਹੁ
ਨਾਨਕ ਗੁਰ ਬਿਨੁ ਨਹੀ ਤਰੀਐ ਇਹੁ ਪੂਰਨ ਤਤੁ ਬੀਚਾਰਾ ॥੬॥ {ਪੰਨਾ 611}

ਪਦਅਰਥ:- ਸਮਗ੍ਰੀ—ਰਚਨਾ, ਦੁਨੀਆ। ਮੋਹਿ—ਮੋਹ ਵਿਚ। ਵਿਆਪੀ—ਫਸੀ ਹੋਈ ਹੈ। ਕਬ—ਕਦੇ। ਸੁਧੁ—
ਪਵਿੱਤ੍ਰ। ਕਾਹੂ ਜਤਨਾ—ਕਿਸੇ ਭੀ ਜਤਨ ਨਾਲ। ਓੜਕਿ—ਅਖੀਰ ਤਕ, ਸਿਰੇ ਤਕ, ਪ੍ਰਭੂ ਤਕ। ਕੇ—ਕੋਈ ਭੀ।1।
ਮਨ—ਹੇ ਮਨ! ਛੁਟਕਾਰਾ—ਮੋਹ ਤੋਂ ਖਲਾਸੀ। ਸਾਧ—ਗੁਰੂ। ਨ ਰਹਈ—ਨਹੀਂ ਮੁੱਕਦਾ। ਬਾਰੋ ਬਾਰਾ—ਮੁੜ
ਮੁੜ। ਰਹਾਉ।

ਭਰਮੁ—ਭਟਕਣਾ। ਭੁਲਾਵਾ—ਭੁਲੇਖਾ। ਤਿਨ ਮਹਿ—ਉਹਨਾਂ (ਭਰਮ ਭੁਲਾਵਿਆਂ) ਵਿਚ। ਪੁਰਖ—ਸਰਬ-
ਵਿਆਪਕ। ਥੋਕ—ਪਦਾਰਥ। ਤੇ—ਤੋਂ। ਨਿਆਰਾ—ਵੱਖਰਾ।2।

ਨਿੰਦਉ—ਨਿੰਦਉਂ, ਮੈਂ ਨਿੰਦਦਾ। ਕਾਹੂ ਬਾਤੈ—ਕਿਸੇ ਭੀ ਗੱਲੇ। ਏਹੁ—ਇਹ (ਸੰਸਾਰ)। ਪ੍ਰਭਿ—ਪ੍ਰਭੂ ਨੇ।
ਮਿਲਿ—ਮਿਲ ਕੇ।3।

ਨਹੀ ਤਰੀਐ—ਪਾਰ ਨਹੀਂ ਲੰਘ ਸਕੀਦਾ। ਤਤੁ—ਅਸਲੀਅਤ।4।

ਅਰਥ:- ਹੇ ਮੇਰੇ ਮਨ! ਗੁਰੂ ਦੀ ਸਰਨ ਪਿਆਂ ਹੀ (ਮੋਹ ਤੋਂ) ਖਲਾਸੀ ਹੋ ਸਕਦੀ ਹੈ। ਪੂਰੇ ਗੁਰੂ ਤੋਂ ਬਿਨਾ (ਜੀਵ ਦਾ)
ਜਨਮ ਮਰਨ (ਦਾ ਗੋੜ) ਨਹੀਂ ਮੁੱਕਦਾ, (ਜੀਵ) ਮੁੜ ਮੁੜ (ਜਗਤ ਵਿਚ) ਆਉਂਦਾ ਰਹਿੰਦਾ ਹੈ। ਰਹਾਉ।

ਹੇ ਭਾਈ! ਸਾਰੀ ਦੁਨੀਆ ਮੋਹ ਵਿਚ ਫਸੀ ਹੋਈ ਹੈ (ਇਸ ਦੇ ਕਾਰਨ) ਕਦੇ (ਜੀਵ) ਅਹੰਕਾਰ ਵਿਚ ਆ ਜਾਂਦੇ ਹਨ,
ਕਦੇ ਘਬਰਾਹਟ ਵਿਚ ਪੈ ਜਾਂਦੇ ਹਨ। ਆਪਣੇ ਕਿਸੇ ਭੀ ਜਤਨ ਨਾਲ (ਮੋਹ ਦੀ ਮੈਲ ਤੋਂ) ਪਵਿੱਤ੍ਰ ਨਹੀਂ ਹੋ ਸਕੀਦਾ।
ਕੋਈ ਭੀ ਮਨੁੱਖ (ਆਪਣੇ ਜਤਨ ਨਾਲ ਮੋਹ ਦੇ) ਪਾਰਲੇ ਬੰਨੇ ਨਹੀਂ ਪਹੁੰਚ ਸਕਦਾ।1।

ਜਿਸ ਮਾਨਸਕ ਹਾਲਤ ਨੂੰ 'ਭਰਮ ਭੁਲਾਵਾ' ਆਖੀਦਾ ਹੈ, ਸਾਰਾ ਜਗਤ ਉਹਨਾਂ (ਭਰਮ ਭੁਲਾਵਿਆਂ ਵਿਚ)
ਫਸਿਆ ਪਿਆ ਹੈ। ਪਰੰਤੂ ਸਰਬ-ਵਿਆਪਕ ਮਾਲਕ-ਪ੍ਰਭੂ ਦਾ ਪੂਰਨ ਭਗਤ (ਦੁਨੀਆ ਦੇ) ਸਾਰੇ ਪਦਾਰਥਾਂ (ਦੇ
ਮੋਹ) ਤੋਂ ਵੱਖਰਾ ਰਹਿੰਦਾ ਹੈ।2।

ਫਿਰ ਭੀ, ਹੇ ਭਾਈ! ਇਹ ਸਾਰਾ ਜਗਤ ਮਾਲਕ-ਪ੍ਰਭੂ ਦਾ ਪੈਦਾ ਕੀਤਾ ਹੋਇਆ ਹੈ, ਮੈਂ ਇਸ ਨੂੰ ਕਿਸੇ ਗੱਲੇ ਭੀ ਮਾੜਾ
ਨਹੀਂ ਆਖ ਸਕਦਾ। ਹਾਂ, ਜਿਸ ਮਨੁੱਖ ਉਤੇ ਮੇਰੇ ਪ੍ਰਭੂ ਨੇ ਮੋਹਰ ਕਰ ਦਿੱਤੀ, ਉਹ ਸਾਧ ਸੰਗਤਿ ਵਿਚ ਮਿਲ ਕੇ
ਪਰਮਾਤਮਾ ਦਾ ਨਾਮ ਜਪਦਾ ਹੈ, (ਤੇ, ਮੋਹ ਤੋਂ ਬਚ ਨਿਕਲਦਾ ਹੈ)।3।

ਹੇ ਨਾਨਕ! ਆਖ—ਅਸਾਂ ਇਹ ਪੂਰੀ ਅਸਲੀਅਤ ਵਿਚਾਰ ਲਈ ਹੈ ਕਿ ਗੁਰੂ ਦੀ ਸਰਨ ਪੈਣ ਤੋਂ ਬਿਨਾ (ਸੰਸਾਰ-
ਸਮੁੰਦਰ ਤੋਂ) ਪਾਰ ਨਹੀਂ ਲੰਘ ਸਕੀਦਾ। (ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ) ਪਰਮਾਤਮਾ ਦਾ ਰੂਪ ਗੁਰੂ
ਉਹਨਾਂ ਸਭਨਾਂ ਦਾ ਪਾਰ-ਉਤਾਰਾ ਕਰ ਦੇਂਦਾ ਹੈ।4।8।